

ਰਾਗੁ ਗਉੜੀ ਮਾਝ ਮਹਲਾ ੫

Raag Gauree Maajh, Fifth Mehl:

ੴ ਸਤਿਗੁਰ ਪ੍ਰਸਾਦਿ ॥

One Universal Creator God. By The Grace Of The True Guru:

ਦੀਨ ਦਇਆਲ ਦਮੋਦਰ ਰਾਇਆ ਜੀਉ ॥

O Merciful to the meek, O Dear Lord King,

ਕੋਟਿ ਜਨਾ ਕਰਿ ਸੇਵ ਲਗਾਇਆ ਜੀਉ ॥

You have engaged millions of people in Your Service.

ਭਗਤ ਵਛਲੁ ਤੇਰਾ ਬਿਰਦੁ ਰਖਾਇਆ ਜੀਉ ॥

You are the Lover of Your devotees; this is Your Nature.

ਪੂਰਨ ਸਭਨੀ ਜਾਈ ਜੀਉ ॥੧॥

You are totally pervading all places. ||1||

ਕਿਉ ਪੇਖਾ ਪ੍ਰੀਤਮੁ ਕਵਣੁ ਸੁਕਰਣੀ ਜੀਉ ॥

How can I behold my Beloved? What is that way of life?

ਸੰਤਾ ਦਾਸੀ ਸੇਵਾ ਚਰਣੀ ਜੀਉ ॥

Become the slave of the Saints, and serve at their feet.

ਇਹੁ ਜੀਉ ਵਤਾਈ ਬਲਿ ਬਲਿ ਜਾਈ ਜੀਉ ॥

I dedicate this soul; I am a sacrifice, a sacrifice to them.

ਤਿਸੁ ਨਿਵਿ ਨਿਵਿ ਲਾਗਉ ਪਾਈ ਜੀਉ ॥੨॥

Bowing low, I fall at the Feet of the Lord. ||2||

ਪੋਥੀ ਪੰਡਿਤ ਬੇਦ ਖੋਜੰਤਾ ਜੀਉ ॥

The Pandits, the religious scholars, study the books of the Vedas.

ਹੋਇ ਬੈਰਾਗੀ ਤੀਰਥਿ ਨਾਵੰਤਾ ਜੀਉ ॥

Some become renunciates, and bathe at sacred shrines of pilgrimage.

ਗੀਤ ਨਾਦ ਕੀਰਤਨੁ ਗਾਵੰਤਾ ਜੀਉ ॥

Some sing tunes and melodies and songs.

ਹਰਿ ਨਿਰਭਉ ਨਾਮੁ ਧਿਆਈ ਜੀਉ ॥੩॥

But I meditate on the Naam, the Name of the Fearless Lord. ||3||

ਭਏ ਕ੍ਰਿਪਾਲ ਸੁਆਮੀ ਮੇਰੇ ਜੀਉ ॥

My Lord and Master has become merciful to me.

ਪਤਿਤ ਪਵਿਤ ਲਗਿ ਗੁਰ ਕੇ ਪੈਰੇ ਜੀਉ ॥

I was a sinner, and I have been sanctified, taking to the Guru's Feet.

ਭ੍ਰਮੁ ਭਉ ਕਾਟਿ ਕੀਏ ਨਿਰਵੈਰੇ ਜੀਉ ॥

Dispelling my doubts and fears, the Guru has rid me of hatred.

ਗੁਰ ਮਨ ਕੀ ਆਸ ਪੂਰਾਈ ਜੀਉ ॥੪॥

The Guru has fulfilled the desires of my mind. ||4||

ਜਿਨਿ ਨਾਉ ਪਾਇਆ ਸੋ ਧਨਵੰਤਾ ਜੀਉ ॥

One who has obtained the Name is wealthy.

ਜਿਨਿ ਪ੍ਰਭੁ ਧਿਆਇਆ ਸੁ ਸੋਭਾਵੰਤਾ ਜੀਉ ॥

One who meditates on God is glorified.

ਜਿਸੁ ਸਾਧੁ ਸੰਗਤਿ ਤਿਸੁ ਸਭ ਸੁਕਰਣੀ ਜੀਉ ॥

Sublime are all the actions of those who join the Saadh Sangat, the Company of the Holy.

ਜਨ ਨਾਨਕ ਸਹਜਿ ਸਮਾਈ ਜੀਉ ॥੫॥੧੬੬॥

Servant Nanak is intuitively absorbed into the Lord. ||5||1||166||